

**ਦਰਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।**

ਤੁਹਮ ਨੰ: (325510 ਸਰ) 11/39-18 ਅ 3 (3) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ: 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਕੋਰੀ ਦਾ ਨਾਮ      | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ  |
|---|---|------------------|--------------------|---|
| ਸ੍ਰੀ ਸੁਰਜੀਤ ਸਿੰਘ,<br>ਰਿਟਾ. ਪੰਜਾਬੀ ਮਾਸਟਰ<br>ਵੀ.ਡੀ. ਪੁਰੀ ਸਸ਼ਸਤ<br>ਬਹਿਰਾਮਪੁਰ<br>ਜ਼ਿਲ੍ਹਾ ਗੁਰਦਾਸਪੁਰ। | 1,03,498/-<br>(ਕੇਵਲ ਇੱਕ ਲੱਖ<br>ਤਿੰਨ ਹਜ਼ਾਰ ਚਾਰ ਸੌ<br>ਅਠਾਨਵੇਂ ਰੁਪਏ) | ਸ੍ਰੀ ਸੁਰਜੀਤ ਸਿੰਘ | ਖੁਦ                | 16-11-17 ਤੋਂ<br>18-11-17 ਤੱਕ<br>ਰੰਧਾਵਾ ਹਸਪਤਾਲ<br>ਅੰਮ੍ਰਿਤਸਰ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ ੨੦।੧।੩੫੮।-੬੦

ਮਿਤੀ : ੯ / ੦੫ / ੨੦੧੮

ਉਤਾਰਾ ਹੋਣ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਰਜਿਸਟਰਡ
- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  - ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਗੁਰਦਾਸਪੁਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-4/2018/532-33 ਮਿਤੀ 06.03.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜ਼ਿਲ੍ਹਾ ਖਜਾਨਾ ਅਫਸਰ, ਗੁਰਦਾਸਪੁਰ।
  - ਪ੍ਰਸੀਪਲ/ ਮੁੱਖ ਅਧਿਆਪਕ ਵੀ.ਡੀ. ਪੁਰੀ ਸਸ਼ਸਤ ਬਹਿਰਾਮਪੁਰ ਜ਼ਿਲ੍ਹਾ ਗੁਰਦਾਸਪੁਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

੨੦੦੫।੧੪

(ਜਸਕੀਰਤ ਕੌਰ)

Net ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (9801 ਸਰਰ) 10/4-2011 ਦਾ (1) (ਕੋ.ਸੈਲ-4)

ਮਿਤੀ, ਐਸ.ਏ.ਐਸ.ਨਗਰ :: 24-04-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਠ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ  | ਰੋਗੀ ਦਾ ਨਾਮ               | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ   |
|---|--|---------------------------|--------------------|--|
| ਸ਼੍ਰੀ ਮਹਿੰਦਰ ਸਿੰਘ ਵੜੈਚ,<br>ਰਿਟਾ: ਸੀਨੀਅਰ ਕਲਰਕ,<br>ਸ.ਹ.ਸ ਰਸਨਹੇੜੀ (ਰੋਪੜ)<br>ਬੈਕ ਖਾਤਾ<br>ਨੰ: 55049815806<br>ਸਟੇਟ ਬੈਂਕ ਆਫ ਇੰਡੀਆ,<br>ਐਸ.ਸੀ.ਓ. ਨੰ: 125-126,<br>ਸੈਕਟਰ-17 ਸੀ, ਚੰਡੀਗੜ੍ਹ।<br>ਆਈ.ਐਫ.ਸੀ.ਕੋਡ:<br>ਐਸ.ਸੀ.ਆਈ.ਐਨ.0050167<br>ਪੀ.ਪੀ.ਓ ਨੰ: 44247/ਪੰਜਾਬ | ਰੁ: 63,349/-<br>(ਕੇਵਲ ਤਰੇਹਟ ਹਜ਼ਾਰ<br>ਤਿੰਨ ਸੌ ਉਨੰਜਾ ਰੁਪਏ) | ਸ਼੍ਰੀ ਮਹਿੰਦਰ<br>ਸਿੰਘ ਵੜੈਚ | ਬੁੱਦ               | 17-01-15 ਤੋਂ<br>17-01-15 ਤੱਕ<br>ਫੋਰਟਿਸ ਹਸਪਤਾਲ<br>ਮੁਹਾਲੀ। |

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀ ਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ

ਡਾਇਰੈਕਟਰ ਸਿਖਿਆ ਵਿਭਾਗ(ਸੈ.ਸਿ) ਪੰਜਾਬ।

ਮਿਤੀ, ਐਸ.ਏ.ਐਸ.ਨਗਰ:: 9 -05-18

ਪਿੰਡ ਅੰਕਣ ਨੰ: ਉਕਤ ੩੦੧੪।੩੫੭।੫੫

- ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-
- 1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- 2. ਜ਼ਿਲਾ ਖਜਾਨਾ ਅਫਸਰ, ਪੰਜਾਬ, ਮੋਹਾਲੀ।
- 3. ਸੁਪਰਫੈਟ ਸੇਵਾਵਾਂ-2 ਸ਼ਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
- 4. ਸ਼੍ਰੀ ਮਹਿੰਦਰ ਸਿੰਘ ਵੜੈਚ, ਰਿਟਾ: ਸੀਨੀਅਰ ਕਲਰਕ, ਹਾਊਸ ਨੰ: 3013, ਸੈਕਟਰ 44-ਡੀ, ਚੰਡੀਗੜ੍ਹ।

ੴ ੦੫-੦੮-੧੮

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ:ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ :: (329071 ਸਰਰ) 11/37-18 ਅ 3 (3) (ਕੋ:ਸੈਲ-4)

ਮਿਤੀ, ਐਸ.ਏ.ਐਸ. ਨਗਰ :: 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਰੋਗੀ ਦਾ ਨਾਮ        | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ  |
|---|---|--------------------|--------------------|---|
| ਸ਼੍ਰੀਮਤੀ ਹਰਵਿੰਦਰ ਕੌਰ, ਪੰਜਾਬੀ ਮਿਸਟ੍ਰੈਸ, ਸਹਸ ਸ਼ਕਰਪੁਰਾ (ਬਟਾਲਾ), ਗੁਰਦਾਸਪੁਰ। | ਰੁ:2,33,322/- (ਕੇਵਲ ਦੋ ਲੱਖ ਤੇਤੀ ਹਜ਼ਾਰ ਤਿੰਨ ਸੌ ਬਾਈ ਰੁਪਏ) | ਸ਼੍ਰੀ ਹਰਪਿੰਦਰ ਸਿੰਘ | ਪੱਤੀ               | 09-11-17 ਤੋਂ<br>10-11-17 ਤੱਕ<br>ਐਸ.ਪੀ.ਐਸ.<br>ਹਸਪਤਾਲ, ਲੁਧਿਆਣਾ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ਟ੍ਰੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੋਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-02-ਸੈਕੰਡਰੀ ਸਿੱਖਿਆ-109 ਸਰਕਾਰੀ ਸੈਕੰਡਰੀ ਸਕੂਲਜ ਮੈਡੀਕਲ ਰੀਮਬਰਸਮੈਟ (ਨਾਨ-ਪਲਾਨ) ਵਿਚੋਂ ਸਾਲ 2018-19 ਦੋਰਾਨ ਡੈਬਿਟ ਹੋਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ

ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ

ਮਿਤੀ ਐਸ.ਏ.ਐਸ. ਨਗਰ : 4 -05-18

ਪਿੱਠ ਅੰਕਣ ਨੰ: ਉਕਤ/ ੨੦ |੯|੮੫੨੬-੩੦

ਉਤਾਰਾ ਹੋਣ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲਾ ਸਿੱਖਿਆ ਅਫਸਰ (ਸੈ:ਸਿ) ਗੁਰਦਾਸਪੁਰ ਨੂੰ ਉਹਨਾਂ ਦੇ ਪੱਤਰ:ਲੇਖਾ:4/2018/661-62 ਮਿਤੀ 22-03-18 ਦੇ ਹਵਾਲੇ ਵਿੱਚ।
- ਜ਼ਿਲਾ ਖਜਾਨਾ ਅਫਸਰ ਗੁਰਦਾਸਪੁਰ।
- ਪਿੰਸੀਪਲ/ ਮੁੱਖ ਅਧਿਆਪਕ, ਸਹਸ ਸ਼ਕਰਪੁਰਾ (ਬਟਾਲਾ), ਗੁਰਦਾਸਪੁਰ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨਾਂਥੀ ਕਰਕੇ ਭੇਜੇ ਜਾਂਦੇ ਹਨ। ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। (ਨਾਂਥੀ ਅਸਲ ਮੈਡੀਕਲ ਬਿਲ)
- ਸ਼੍ਰੀਮਤੀ ਹਰਵਿੰਦਰ ਕੌਰ, ਪੰਜਾਬੀ ਮਿਸਟ੍ਰੈਸ, ਸਹਸ ਸ਼ਕਰਪੁਰਾ (ਬਟਾਲਾ), ਗੁਰਦਾਸਪੁਰ।

ਜੋ 08.03.18  
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸਾਖਾ

ਦਾਵਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (320773 ਸਰ) 13/86-18 ਅ 4 (3) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ: 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਠ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਰੋਗੀ ਦਾ ਨਾਮ     | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ   |
|---|---|-----------------|--------------------|--|
| ਸ਼੍ਰੀਮਤੀ ਓਮ ਲਤਾ,<br>ਰਿਟਾ. ਡੀ.ਪੀ.ਈ.<br>ਸਸਸਸ ਆਲੋਵਾਲ<br>ਜਿਲ੍ਹਾ ਪਟਿਆਲਾ। | 1,10,056/-<br>(ਕੇਵਲ ਇੱਕ ਲੱਖ<br>ਦਸ ਹਜ਼ਾਰ ਛਪੇਜ਼ਾ<br>ਰੁਪਏ) | ਸ਼੍ਰੀਮਤੀ ਓਮ ਲਤਾ | ਬੁਦ                | 21-05-17 ਤੋਂ<br>26-05-17 ਤੱਕ<br>ਡੀ.ਐਮ.ਸੀ. ਹਸਪਤਾਲ<br>ਲੁਧਿਆਣਾ। |

ਸ਼ਰਤਾਂ

1. ਕਿ ਇਸ ਕਲੇਮ ਦੀ ਦੁਰੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ:ਸਿ)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ 'ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਰੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿਖਿਆ ਵਿਭਾਗ (ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ ੨੦੧੪)੩੩੧੫-੯੭

ਮਿਤੀ :- 9/05/2018

ਉਤਾਰਾ ਹੋਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਗਜਿਸਟਰਡ 1. ਮਹਾਂਲੋਖਾਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਸਿਖਿਆ ਅਫਸਰ (ਸੈ:ਸਿ) ਪਟਿਆਲਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2018/1980 ਮਿਤੀ 01.02.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਬੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  3. ਜ਼ਿਲਾ ਖਜਾਨਾ ਅਫਸਰ, ਪਟਿਆਲਾ।
  4. ਪ੍ਰਸੀਪਲ/ ਮੁੱਖ ਅਧਿਆਪਕ ਸਸਸਸ ਆਲੋਵਾਲ ਜਿਲ੍ਹਾ ਪਟਿਆਲਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਜ. ਮੁਹੂ. 05.18  
(ਜਸਕੀਰਤ ਕੌਰ)  
ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

**ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।**

ਹੁਕਮ ਨੰ: (321889 ਸਰਰ) 6/38-18 ਅ 1 (5) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ: 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਠ ਲਿਖਿਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਰੋਗੀ ਦਾ ਨਾਮ     | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ   |
|---|---|-----------------|--------------------|--|
| ਸ੍ਰੀ ਬਨਾਰਸੀ ਦਾਸ,<br>ਰਿਟਾ. ਲੈਕਚਰਾਰ<br>ਸਕੰਸਸਸ ਜੰਡਿਆਲਾ ਗੁਰੂ<br>ਜਿਲ੍ਹਾ ਅੰਮ੍ਰਿਤਸਰ। | 50,193/-<br>(ਕੇਵਲ ਪੰਜਾਬ ਹਜ਼ਾਰ ਇੱਕ ਸੌ<br>ਤਰਾਨਵੇਂ ਰੁਪਏ) | ਸ੍ਰੀ ਬਨਾਰਸੀ ਦਾਸ | ਖੁਦ                | 10-09-17 ਤੋਂ<br>15-09-17 ਤੱਕ<br>ਫੇਰਟਿਸ ਇਸਕੋਰਟ<br>ਹਸਪਤਾਲ ਅੰਮ੍ਰਿਤਸਰ। |

ਸ਼ਰਤਾਂ

1. ਕਿ ਇਸ ਕਲੇਮ ਦੀ ਦੁਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੋਖਾ ਮੱਦ ” 2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਰੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੈਂਟ ਪੈਨਸ਼ਨਰਜ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ ੯੦।੪।੧੫।੧੦-।੩

ਮਿਤੀ: ੫ /05/2018

ਉਤਾਰਾ ਹੋਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਗਜ਼ਿਸਟਰਡ
1. ਮਹਾਂਲੇਖਾਕਾਰ , ਪੰਜਾਬ, ਚੰਡੀਗੜ੍ਹ।
  2. ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ) ਅੰਮ੍ਰਿਤਸਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-2/2018/1417 ਮਿਤੀ 20.02.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  3. ਜ਼ਿਲ੍ਹਾ ਖਜਾਨਾ ਅਫਸਰ, ਅੰਮ੍ਰਿਤਸਰ।
  4. ਪਿੰਸੀਪਲ/ ਮੁੱਖ ਅਧਿਆਪਕ ਸਕੰਸਸਸ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਜੁਲਾਈ 2018  
(ਜਸਕੀਰਤ ਕੌਰ)

Net ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

**ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।**

ਹੁਕਮ ਨੰ: (325465 ਸਰਰ) 10/31-18 ਦਾ (4) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਰੋਗੀ ਦਾ ਨਾਮ              | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ  |
|---|---|--------------------------|--------------------|---|
| ਸ੍ਰੀਮਤੀ ਨਰਿੰਦਰਜੀਤ ਕੌਰ,<br>ਰਿਟਾ. ਜੂਨੀਅਰ ਸਹਾਇਕ<br>ਸਸ਼ਸ਼ਸ ਉਠੀਆਂ<br>ਜਿਲ੍ਹਾ ਅੰਮ੍ਰਿਤਸਰ। | 1,15,500/-<br>(ਕੇਵਲ ਇੱਕ ਲੱਖ<br>ਪੰਦਰਾਂ ਹਜ਼ਾਰ ਪੰਜ ਸੌ<br>ਰੂਪਏ) | ਸ੍ਰੀਮਤੀ ਨਰਿੰਦਰਜੀਤ<br>ਕੌਰ | ਖੁਦ                | 05-05-17 ਤੋਂ<br>13-05-17 ਤੱਕ<br>ਆਈ.ਵੀ. ਹਸਪਤਾਲ<br>ਅੰਮ੍ਰਿਤਸਰ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਡੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਡੇਅਰ-200 ਅਦਰ ਪ੍ਰੋਗਰਾਮ ਰੀਇਖਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਰੀਇਖਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ) ਪੰਜਾਬ  
ਮਿਤੀ : 9/05/2018

ਪਿੱਠ ਅੰਕਣ ਨੰ: ਉਕਤ 2018/1805-34

ਉਤਾਰਾ ਹੋਣ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਗਜ਼ਿਸਟਰਡ
- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  - ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-1/2018/1805 ਮਿਤੀ 07.03.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜ਼ਿਲ੍ਹਾ ਖਜਾਨਾ ਅਫਸਰ, ਅੰਮ੍ਰਿਤਸਰ।
  - ਪ੍ਰਸੀਪਲ/ ਮੁੱਖ ਅਧਿਆਪਕ ਸਸ਼ਸ਼ਸ ਉਠੀਆਂ ਜਿਲ੍ਹਾ ਅੰਮ੍ਰਿਤਸਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਮੁੱਖ ਅਧਿਆਪਕ  
(ਜਸਕੀਰਤ ਕੌਰ)  
ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ

ਫੁਰਮ :: (334887 ਸਰ) 12/6-16 ਸੇ1(1) (ਕੋ.ਸ-2)

ਮਿਤੀ, ਐਸ.ਏ.ਐਸ.ਨਗਰ :: 06-03-18

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-  
ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣਾਂ ਲਿਖੀਆਂ ਸ਼ਰਤਾ ਅਧੀਨ ਦਿੱਤੀ  
ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ   | ਰੋਗੀ ਦਾ ਨਾਮ          | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ  |
|---|---|----------------------|--------------------|---|
| ਸ਼੍ਰੀ ਕੁਲਦੀਪ ਸਿੰਘ, ਰਿਟਾ: ਤਕਨੀਕੀ<br>ਸਹਾਇਕ, ਦਫਤਰ ਡੀ.ਪੀ.ਆਈ(ਸੈ.ਸਿ)<br>ਪੰਜਾਬ, ਐਸ.ਏ.ਐਸ.ਨਗਰ<br>ਬੈਕ ਖਾਤਾ ਨੰ: 55144225955<br>ਆਈ.ਐਫ.ਐਸ.ਸੀ.ਕੋਡ-<br>ਐਸ.ਬੀ.ਆਈ.ਐਨ.0050668<br>ਬੈਕ ਦਾ ਨਾਮ - ਸਟੇਟ ਬੈਂਕ ਆਫ ਇੰਡੀਆ,<br>ਫੇਜ਼-10, ਐਸ.ਏ.ਐਸ.ਨਗਰ<br>ਪੀ.ਪੀ.ਓ ਨੰ:1112017188/ਪੰਜਾਬ। | ਰੁ:-23,758/-<br>(ਰੁਪਏ ਤੇਈ<br>ਹਜ਼ਾਰ ਸੱਤ ਸੌ<br>ਅਠਵੰਜਾ ਸਿਰਫ) | ਸ਼੍ਰੀ ਕੁਲਦੀਪ<br>ਸਿੰਘ | ਖੁੱਦ               | ਮਿਤੀ 09-06-17 ਤੋਂ<br>ਮਿਤੀ 10-06-17<br>ਤੱਕ<br>ਵਿਰਦੀ ਆਈ<br>ਹਸਪਤਾਲ, ਚੰਡੀਗੜ੍ਹ |

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ  
ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ / ਡੀ.ਡੀ.ਓ ਡਾਇਰੈਕਟਰੇਟ ਦੀ ਬਜਟ  
ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ  
ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ  
ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ  
ਡਾਇਰੈਕਟਰ ਸਿਖਿਆ ਵਿਭਾਗ(ਸੈ.ਸਿ) ਪੰਜਾਬ।

ਪਿੰਡ ਅੰਕਣ ਨੰ: ਉਕਤ / ੨੦੧੮।੩੪੩੫-੩੮ ਮਿਤੀ :- ੧੦।੫।੧੮

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  2. ਜ਼ਿਲਾ ਖਜਾਨਾ ਅਫਸਰ ਐਸ.ਏ.ਐਸ.ਨਗਰ।
  3. ਸੁਪਰਫੈਂਟ ਸੇਵਾਵਾਂ-2 ਸ਼ਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ  
ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
  4. ਸ਼੍ਰੀ ਕੁਲਦੀਪ ਸਿੰਘ, ਮਕਾਨ ਨੰ:402, ਫੇਜ਼-10, ਮੋਹਾਲੀ।
- ਨੱਥੀ:- ਮੈਡੀਕਲ ਬਿਲ (ਅਸਲ)

ਮਿਤੀ ੦੯.੦੫।੧੮  
(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

  
N

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (330145 ਸਰਰ) 6/55-18 ਅ 1 (6) (ਕੋ:ਸ-4)  
ਮਿਤੀ :: ਐਸ.ਏ.ਐਸ. ਨਗਰ: 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ  | ਰਕਮ  | ਰੋਗੀ ਦਾ ਨਾਮ     | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ  |
|---|--|-----------------|--------------------|---|
| ਸ੍ਰੀ ਜਗਦੇਵ ਸਿੰਘ,<br>ਰਿਟਾ. ਮੈਥ ਲੈਕਚਰਾਰ<br>ਸਸਸਸ ਦੇਸਰਾਜ<br>ਜ਼ਿਲ੍ਹਾ ਬਠਿੰਡਾ। | 60,756/-<br>(ਕੇਵਲ ਸੱਤ ਹਜ਼ਾਰ<br>ਸੱਤ ਸੌ ਛਪੰਜਾ<br>ਰੂਪਏ) | ਸ੍ਰੀ ਜਗਦੇਵ ਸਿੰਘ | ਖੁਦ                | 04-01-17 ਤੋਂ<br>03-03-17 ਤੱਕ<br>ਆਰ.ਜੀ.ਸੀ.ਆਈ.<br>ਨਵੀਂ ਦਿੱਲੀ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ)/ਡੀ.ਐਚ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ 'ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ " 2235- ਸੋਸਲ ਸਕਿਊਰਟੀ ਐਡ ਵੈਲਡੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਡੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿਖਿਆ ਵਿਭਾਗ (ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ ਵੈ0|8|3440-43

ਮਿਤੀ :- 9/05/2018


ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਗਜਿਸਟਰਡ
- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  - ਜ਼ਿਲਾ ਸਿਖਿਆ ਅਫਸਰ (ਸੈ:ਸਿ) ਬਠਿੰਡਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-2/2018/3148 ਮਿਤੀ 23.03.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜ਼ਿਲਾ ਖਜਾਨਾ ਅਫਸਰ, ਬਠਿੰਡਾ।
  - ਪਿੰਸੀਪਲ/ ਮੁੱਖ ਅਧਿਕਾਰੀ/ ਸਾਹਮਣੇ ਦੇਸਰਾਜ਼ ਜ਼ਿਲ੍ਹਾ ਬਠਿੰਡਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

੭/੦੫/੧੮  
(ਜਸਕੀਰਤ ਕੌਰ)  
ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

Net

©



ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (323376 ਸਰ) 14/1-18 ਵੈਕ (6) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ 04-05-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ   | ਰਕਮ  | ਕੋਗੀ ਦਾ ਨਾਮ                | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ   |
|--|--|----------------------------|--------------------|--|
| ਸ੍ਰੀ ਹਰਦੇਵ ਸਿੰਘ,<br>ਰਿਟਾ. ਪੰਜਾਬੀ ਟੀਚਰ ਸਸਥਾ<br>ਗੁਮਟਾਲਾ<br>ਜਿਲ੍ਹਾ ਜਲੰਧਰ। | 1,22,345/-<br>(ਕੇਵਲ ਇੱਕ ਲੱਖ<br>ਬਾਈ ਹਜ਼ਾਰ ਤਿੰਨ ਸੌ<br>ਪੰਤਾਲੀ ਰੂਪਏ) | ਲੇਟ ਸ਼੍ਰੀਮਤੀ ਚਰਨਜੀਤ<br>ਕੌਰ | ਪਤਨੀ               | 04-02-17 ਤੋਂ<br>15-02-17 ਤੱਕ<br>ਜ਼ੋਹਲ ਹਸਪਤਾਲ ਰਾਮਾ<br>ਮੰਡੀ, ਜਲੰਧਰ ਕੈਂਟ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਂਡ ਵੈਲਡੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਡੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਗੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ ਪੀ.ਸੀ.ਐਸ  
ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ  
ਮਿਤੀ : 9/05/2018

ਪਿੱਠ ਅੰਕਣ ਨੰ: ਉਕਤ ੧੦।੪।੩੫੫-੫੮

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਰਜਿਸਟਰਡ
- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  - ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਜਲੰਧਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2018/2312-13 ਮਿਤੀ 05.03.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜ਼ਿਲ੍ਹਾ ਖਜਾਨਾ ਅਫਸਰ, ਜਲੰਧਰ।
  - ਪੰਜਾਬ ਮੁੱਖ ਅਧਿਆਪਕ ਸਸਥਾਗੁਮਟਾਲਾ ਜਿਲ੍ਹਾ ਜਲੰਧਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

੨੦੧੮.੦੫.18  
(ਜਸਕੀਰਤ ਕੌਰ)

Net ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ